






ਗਾਯਾ ਬੱਚਾ

Eselbarnet

-  Lindiwe Matshikiza
-  Meghan Judge
-  Anu Gill
-  panjabi / nynorsk
-  nivå 3





ਇੱਕ ਛੋਟੀ ਕੁੜੀ ਨੇ ਪਹਿਲਾਂ ਕਾਫ਼ੀ ਦੂਰ ਇੱਕ ਭੇਦ-ਭਰਿਆ ਆਕਾਰ ਦੇਖਿਆ ਸੀ।

...

Det var ei lita jente som først såg den mystiske skikkelsen i det fjerne.



ਜਿਸ ਤਰ੍ਹਾਂ ਉਹ ਆਕਾਰ ਨੇੜੇ ਆਇਆ, ਉਸ ਨੇ ਦੇਖਿਆ ਇਹ ਇੱਕ ਭਾਰੀ ਗਰਭਵਤੀ ਔਰਤ ਸੀ।

...

Etter kvart som skikkelsen kom nærare, såg ho at det var ei høggravid kvinne.



ਸ਼ਰਮੀਲੀ ਪਰ ਬਹਾਦਰ, ਛੋਟੀ ਕੁੜੀ ਔਰਤ ਦੇ ਨੇੜੇ ਚਲੀ ਗਈ। “ਸਾਨੂੰ ਇਸ ਨੂੰ ਆਪਣੇ ਨਾਲ ਰੱਖਣਾ ਚਾਹੀਦਾ ਹੈ,” ਛੋਟੀ ਕੁੜੀ ਦੇ ਲੋਕਾਂ ਨੇ ਫੈਸਲਾ ਕੀਤਾ। “ਆਪਾਂ ਇਸ ਨੂੰ ਅਤੇ ਇਸ ਦੇ ਬੱਚੇ ਨੂੰ ਸੁਰੱਖਿਅਤ ਰੱਖਾਂਗੇ।”

...

Sjenert, men modig gjekk den vesle jenta nærare kvinna. “Vi må halda på henne her hos oss”, bestemte dei som var med den vesle jenta. “Vi skal verna henne og barnet hennar.”



ਬੱਚੇ ਦਾ ਜਲਦੀ ਹੀ ਜਨਮ ਹੋਣ ਵਾਲਾ ਸੀ। “ਧੱਕਾ ਲਾਓ!” “ਕੰਬਲ
ਲਿਆਉ!” “ਪਾਣੀ!” “ਧੱਕੋ!!!”

...

Barnet var snart på veg. “Trykk!” “Hent pledd!”
“Vatn!” “Tryyyykk!”



ਪਰ ਜਦ ਸਾਰਿਆਂ ਨੇ ਬੱਚੇ ਨੂੰ ਵੇਖਿਆ, ਹਰ ਕੋਈ ਸਦਮੇ ਵਿੱਚ ਸੀ।
“ਗਧਾ?!”

...

Men då dei fekk sjå babyen, veik alle tilbake i
sjokk. “Eit esel?”



ਸਾਰੇ ਬਹਿਸ ਕਰਨ ਲੱਗ ਪਏ। “ਅਸੀਂ ਕਿਹਾ ਸੀ ਕਿ ਆਪਾਂ ਮਾਂ ਅਤੇ ਬੱਚੇ ਨੂੰ ਸੁਰੱਖਿਅਤ ਰੱਖਾਂਗੇ ਅਤੇ ਆਪਾਂ ਇਸ ਤਰ੍ਹਾਂ ਹੀ ਕਰਾਂਗੇ,” ਕੁਝ ਲੋਕਾਂ ਨੇ ਕਿਹਾ। “ਪਰ ਇਹ ਸਾਡੇ ਲਈ ਬੁਰੀ ਕਿਸਮਤ ਲਿਆਉਣਗੇ!” ਹੋਰਾਂ ਨੇ ਕਿਹਾ।

...

Alle saman byrja å krangla. “Vi sa vi skulle verna mor og barn, og det skal vi gjera”, sa nokon. “Men dei kjem til å bringa ulukke!” sa andre.



ਅਤੇ ਇਸ ਤਰ੍ਹਾਂ ਔਰਤ ਫਿਰ ਇਕੱਲੀ ਹੋ ਗਈ। ਉਸ ਨੇ ਸੋਚਿਆ ਕਿ ਉਹ ਇਸ ਅਜੀਬ ਬੱਚੇ ਦੇ ਨਾਲ ਕੀ ਕਰੇ। ਉਸ ਨੇ ਸੋਚਿਆ ਕਿ ਉਹ ਆਪਣੇ ਆਪ ਦੇ ਨਾਲ ਕੀ ਕਰੇ।

...

Og slik var det at kvinna vart åleine igjen. Ho lurte på kva ho skulle gjera med dette rare barnet. Ho lurte på kva ho skulle gjera med seg sjølv.



ਅੰਤ ਵਿੱਚ ਉਸ ਨੂੰ ਸਵੀਕਾਰ ਕਰਨਾ ਪਿਆ ਕਿ ਇਹ ਉਸਦਾ ਬੱਚਾ ਹੈ ਅਤੇ ਉਹ ਉਸਦੀ ਮਾਂ।

...

Men til slutt godtok ho at han var barnet hennar og at ho var mor hans.



ਹੁਣ, ਜੇ ਬੱਚਾ ਛੋਟੇ ਸਾਈਜ਼ ਦਾ ਰਹਿੰਦਾ ਤਾਂ ਸਭ ਕੁਝ ਵੱਖਰਾ ਹੋ ਸਕਦਾ ਸੀ। ਪਰ ਗਧਾ ਬੱਚਾ ਵੱਡਾ ਹੋਈ ਗਿਆ ਜਦ ਤੱਕ ਉਹ ਆਪਣੀ ਮਾਂ ਦੀ ਪਿੱਠ ਤੇ ਫਿੱਟ ਨਹੀਂ ਸੀ ਹੁੰਦਾ। ਅਤੇ ਉਹ ਬਹੁਤ ਕੋਸ਼ਿਸ਼ ਕਰਦਾ ਪਰ ਉਸ ਤੋਂ ਮਨੁੱਖਾਂ ਵਰਗਾ ਵਿਵਹਾਰ ਨਹੀਂ ਸੀ ਹੁੰਦਾ। ਉਸ ਦੀ ਮਾਤਾ ਅਕਸਰ ਥੱਕੀ ਅਤੇ ਨਿਰਾਸ਼ ਹੁੰਦੀ। ਕਈ ਵਾਰ ਉਹ ਉਸ ਤੋਂ ਜਾਨਵਰਾਂ ਵਾਲਾ ਕੰਮ ਕਰਾਉਂਦੀ।

...

Viss berre barnet hadde halde på den vesle storleiken, hadde alt kanskje vore annleis. Men eselbarnet voks og voks heilt til han ikkje lenger fekk plass på ryggen til mora. Og uansett kor hardt han freista, klarte han ikkje å oppføra seg som eit menneske. Mor hans var ofte sliten og frustrert. Nokre gongar sette ho han til å gjera arbeid som var meint for dyr.



ਗਧਾ ਉਲਝਣ ਅਤੇ ਗੁੱਸੇ ਦੇ ਨਾਲ ਅੰਦਰੋਂ ਭਰ ਗਿਆ। ਉਹ ਕੁਝ ਨਹੀਂ ਸੀ ਕਰ ਸਕਦਾ। ਉਹ ਇਸ ਤਰ੍ਹਾਂ ਨਹੀਂ ਸੀ ਬਣ ਸਕਦਾ ਅਤੇ ਉਸ ਤਰ੍ਹਾਂ ਨਹੀਂ ਸੀ ਬਣ ਸਕਦਾ। ਉਹ ਇੱਕ ਦਿਨ ਇਨ੍ਹਾਂ ਗੁੱਸੇ ਹੋ ਗਿਆ ਕਿ ਉਸ ਨੇ ਆਪਣੀ ਮਾਂ ਨੂੰ ਲੱਤ ਮਾਰਕੇ ਜ਼ਮੀਨ ਤੇ ਸੁੱਟ ਦਿੱਤਾ।

...

Esel vart fylt av forvirring og sinne. Han kunne ikkje gjera ditt og han kunne ikkje gjera datt. Han kunne ikkje vera på éin måte og han kunne ikkje vera på ein annan måte. Han vart så sint at han ein dag sparka ned huset til mor si.



ਗਧਾ ਸ਼ਰਮ-ਸਾਰ ਹੋਇਆ। ਉਸ ਤੋਂ ਜਿੰਨ੍ਹੀ ਦੂਰ ਅਤੇ ਤੇਜ਼ ਹੋ ਸਕਿਆ ਉਹ
ਭੱਜਿਆ ਗਿਆ।

...

Esel skamma seg. Han byrja å springa vekk så fort
han kunne.



ਜਦ ਉਸ ਨੇ ਭੱਜਣਾ ਬੰਦ ਕੀਤਾ, ਰਾਤ ਹੋ ਗਈ ਸੀ ਅਤੇ ਗਧਾ ਗੁੰਮ ਹੋ ਗਿਆ।
“ਹੀ ਹੋ?” ਉਸ ਨੇ ਹਨੇਰੇ ਵਿੱਚ ਧੀਮੀ ਅਵਾਜ਼ ਵਿੱਚ ਆਖਿਆ। “ਹੀ ਹੋ?”
ਅਵਾਜ਼ ਵਾਪਸ ਗੂੰਜ ਆਈ। ਉਹ ਇਕੱਲਾ ਸੀ। ਆਪਣੇ ਆਪ ਨੂੰ ਘੁਟ ਕੇ ਉਹ
ਡੂੰਘੀ ਅਤੇ ਦੁਖ ਭਰੀ ਨੀਂਦ ਵਿੱਚ ਪੈ ਗਿਆ।

...

Når han hadde slutta å springa, var det vorte
kveld, og Esel hadde gått seg vill. “Hi ha”, kviskra
han inn i mørket. “Hi ha?” lydte ekkoet. Han var
åleine. Han krøkte seg saman til ein liten ball og
fall i ein djup og forstyrre søvn.



ਜਦ ਗਧਾ ਉਠਿਆ ਇੱਕ ਅਜੀਬ ਬਜ਼ੁਰਗ ਆਦਮੀ ਉਸ ਨੂੰ ਤਾੜ ਰਿਹਾ ਸੀ।
ਉਸ ਨੇ ਬਜ਼ੁਰਗ ਆਦਮੀ ਦੀਆਂ ਅੱਖਾਂ ਵਿੱਚ ਵੇਖਿਆ ਅਤੇ ਉਸ ਨੂੰ ਉਮੀਦ
ਦਾ ਇਹਸਾਸ ਹੋਣ ਲੱਗਾ।

...

Esel vakna opp til ein merkeleg gammal mann
som stira ned på han. Han såg inn i auga til den
gamle mannen og byrja å kjenna ein snev av håp.



ਗਧਾ ਬਜ਼ੁਰਗ ਆਦਮੀ ਦੇ ਨਾਲ ਰਹਿਣ ਲਗਿਆ, ਜਿਸ ਨੇ ਉਸ ਨੂੰ ਜਿਓਣ ਦੇ ਵੱਖ-ਵੱਖ ਤਰੀਕੇ ਸਿਖਾਏ। ਗਧਾ ਅਤੇ ਬਜ਼ੁਰਗ ਆਦਮੀ ਇੱਕ-ਦੂਜੇ ਨੂੰ ਸੁਣਦੇ ਅਤੇ ਇੱਕ-ਦੂਜੇ ਤੋਂ ਸਿੱਖਦੇ। ਉਹ ਇੱਕ-ਦੂਜੇ ਦੀ ਮਦਦ ਕਰਦੇ ਅਤੇ ਇਕੱਠੇ ਹੱਸਦੇ।

...

Esel drog for å bu med den gamle mannen, som lærte han mange ulike måtar å overleva på. Esel lytta og lærte, og det gjorde den gamle mannen òg. Dei hjelpte kvarandre og dei lo saman.



ਇਕ ਸਵੇਰ, ਬਜ਼ੁਰਗ ਆਦਮੀ ਨੇ ਗਧੇ ਨੂੰ ਪਹਾੜ ਦੀ ਚੋਟੀ ਤੇ ਲੈਕੇ ਜਾਣ ਲਈ ਕਿਹਾ।

...

Ein morgon bad den gamle mannen Esel om å bera han opp til toppen av eit fjell.



ਉਹ ਬੱਦਲਾਂ ਦੇ ਵਿਚਕਾਰ ਸੌ ਗਏ। ਗਏ ਨੂੰ ਸੁਪਨਾ ਆਇਆ ਕਿ ਉਸ ਦੀ ਮਾਂ ਬਿਮਾਰ ਹੈ ਅਤੇ ਉਸ ਨੂੰ ਬੁਲਾ ਰਹੀ ਹੈ। ਜਦ ਉਸ ਨੂੰ ਜਾਗ ਆਈ...

...

Høgt oppe blant skyene sovna dei. Esel drøymde at mor hans var sjuk og ropte på han. Og då han vakna ...



...ਬੱਦਲ ਉਸ ਦੇ ਦੋਸਤ, ਬਜ਼ੁਰਗ ਆਦਮੀ, ਦੇ ਨਾਲ ਗਾਇਬ ਹੋ ਗਏ।

...

... hadde skyene forsvunne, liksom venen hans, den gamle mannen.



ਗਧੇ ਨੂੰ ਅਖ਼ੀਰ ਵਿੱਚ ਸਮਝ ਆਈ ਕਿ ਕੀ ਕਰਨਾ ਹੈ।

...

Esel visste endelig kva han skulle gjera.



ਗਧੇ ਨੂੰ ਉਸਦੀ ਮਾਂ ਇਕੱਲੀ ਅਤੇ ਆਪਣੇ ਬੱਚੇ ਦਾ ਸੋਗ ਮਣਾਉਂਦੀ ਮਿੱਲੀ।
ਉਹ ਇਕ-ਦੂਜੇ ਨੂੰ ਲੰਮੇ ਸਮੇਂ ਲਈ ਤਾੜਦੇ ਰਹੇ। ਅਤੇ ਫਿਰ ਇਕ-ਦੂਜੇ ਨੂੰ
ਘੁੱਟਕੇ ਜੱਫੀ ਪਾਈ।

...

Esel fann mor si som var åleine, og sørgde over
tapet av barnet sitt. Dei stira på kvarandre lengje.
Og så klemde dei kvarandre veldig hardt.



ਗਧਾ ਬੱਚਾ ਅਤੇ ਉਸਦੀ ਮਾਂ ਇਕੱਠੇ ਵੱਡੇ ਹੋਏ ਅਤੇ ਉਹਨਾਂ ਨੇ ਇੱਕੱਠੇ ਰਹਿਣ ਦੇ ਕਈ ਤਰੀਕੇ ਲੱਭੇ। ਹੌਲੀ ਹੌਲੀ, ਉਹਨਾਂ ਦੇ ਆਲੇ-ਦੁਆਲੇ, ਹੋਰ ਪਰਿਵਾਰ ਵੀ ਵੱਸਣੇ ਸ਼ੁਰੂ ਹੋ ਗਏ।

...

Eselbarnet og mor hans har utvikla seg i fellesskap og funne mange måtar å leva side ved side. Sakte men sikkert har andre familiar byrja å slå seg ned rundt dei.



Barnebøker for Norge

barneboker.no

गाया बच्च

Eselbarnet

Skrevet av: Lindiwe Matshikiza

Illustret av: Meghan Judge

Oversatt av: Anu Gill (pa), Espen Stranger-Johannessen, Martine Rørstad Sand (nn)

Denne fortellingen kommer fra African Storybook (africanstorybook.org) og er videreformidlet av Barnebøker for Norge (barneboker.no), som tilbyr barnebøker på mange språk som snakkes i Norge.

Dette verket er lisensiert under en Creative Commons

[Navngivelse 4.0 Internasjonal Lisens](https://creativecommons.org/licenses/by/4.0/).